

ਧਨਾਸਰੀ ਮਹਲਾ ੧ ॥

Dhanaasaree, First Mehl:

ਚੋਰੁ ਸਲਾਹੇ ਚੀਤੁ ਨ ਭੀਜੈ ॥

If a thief praises someone, his mind is not pleased.

ਜੇ ਬਦੀ ਕਰੇ ਤਾ ਤਸੂ ਨ ਛੀਜੈ ॥

If a thief curses him, no damage is done.

ਚੋਰ ਕੀ ਹਾਮਾ ਭਰੇ ਨ ਕੋਇ ॥

No one will take responsibility for a thief.

ਚੋਰੁ ਕੀਆ ਚੰਗਾ ਕਿਉ ਹੋਇ ॥੧॥

How can a thief's actions be good? ||1||

ਸੁਣਿ ਮਨ ਅੰਧੇ ਕੂਤੇ ਕੂੜਿਆਰ ॥

Listen, O mind, you blind, false dog!

ਬਿਨੁ ਬੋਲੇ ਬੁਝੀਐ ਸਚਿਆਰ ॥੧॥ ਰਹਾਉ ॥

Even without your speaking, the Lord knows and understands. ||1||Pause||

ਚੋਰੁ ਸੁਆਲਿਉ ਚੋਰੁ ਸਿਆਣਾ ॥

A thief may be handsome, and a thief may be wise,

ਖੋਟੇ ਕਾ ਮੁਲੁ ਏਕੁ ਦੁਗਾਣਾ ॥

but he is still just a counterfeit coin, worth only a shell.

ਜੇ ਸਾਥਿ ਰਖੀਐ ਦੀਜੈ ਰਲਾਇ ॥

If it is kept and mixed with other coins,

ਜਾ ਪਰਖੀਐ ਖੋਟਾ ਹੋਇ ਜਾਇ ॥੨॥

it will be found to be false, when the coins are inspected. ||2||

ਜੈਸਾ ਕਰੇ ਸੁ ਤੈਸਾ ਪਾਵੈ ॥

As one acts, so does he receive.

ਆਪਿ ਬੀਜਿ ਆਪੇ ਹੀ ਖਾਵੈ ॥

As he plants, so does he eat.

ਜੇ ਵਡਿਆਈਆ ਆਪੇ ਖਾਇ ॥

He may praise himself gloriously,

ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥

but still, according to his understanding, so is the path he must follow. ||3||

ਜੇ ਸਉ ਕੂੜੀਆ ਕੂੜੁ ਕਬਾੜੁ ॥

He may tell hundreds of lies to conceal his falsehood,

ਭਾਵੈ ਸਭੁ ਆਖਉ ਸੰਸਾਰੁ ॥

and all the world may call him good.

ਤੁਧੁ ਭਾਵੈ ਅਧੀ ਪਰਵਾਣੁ ॥

If it pleases You, Lord, even the foolish are approved.

ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥

O Nanak, the Lord is wise, knowing, all-knowing. ||4||4||6||